

ਆਸਾ ਮਹਲਾ ੫ ॥ ਬਾਂਛਤ ਨਾਹੀ ਸੁ ਬੇਲਾ ਆਈ ॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥ ਠੰਢੀ
ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੁਢਾ ਭਾਈ ॥ ੧॥ ਰਹਾਉ ॥ ਨਾਨਕ ਦਾਸ ਸਾਧ ਸਰਣਾਈ ॥
ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥ {ਪੰਨਾ 378}

ਪਦਅਰਥ:- ਬਾਂਛਤ ਨਾਹੀ—ਪਸੰਦ ਨਹੀਂ ਕਰਦਾ। ਸੁ ਬੇਲਾ—ਉਹ ਵੇਲਾ, ਮੌਤ ਦਾ ਵੇਲਾ। ਕਿਉ ਬੁਝੈ—ਕਿਵੇਂ
ਸਮਝੇ? ਨਹੀਂ ਸਮਝ ਸਕਦਾ। ਬੁਝਾਈ—ਸਮਝਾਇਆਂ।1।

ਠੰਡੀ ਖਾਈ—ਪਾਣੀ ਖਾ ਜਾਂਦਾ ਹੈ, ਪਾਣੀ ਵਿਚ ਰੋੜ੍ਹਿਆ ਜਾਂਦਾ ਹੈ। ਤਾਤੀ ਖਾਈ—ਅੱਗ ਸਾੜ ਦਿੰਦੀ ਹੈ। ਮਿਟੀ
ਖਾਈ—ਮਿੱਟੀ ਖਾ ਜਾਂਦੀ ਹੈ। ਓਹ—ਉਹ ਜੀਵ-ਆਤਮਾ। ਬਾਲਾ—ਬਾਲਕ। ਭਾਈ—ਹੇ ਭਾਈ!1। ਰਹਾਉ।

ਸਾਧ—ਗੁਰੂ। ਗੁਰ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਭਉ—ਡਰ। ਪਾਰਿ ਪਰਾਈ—ਪਾਰ ਲੰਘ ਜਾਂਦਾ ਹੈ।2।

ਅਰਥ:- ਹੇ ਭਾਈ! ਜੀਵਾਤਮਾ (ਪਰਮਾਤਮਾ ਦੀ ਅੰਸ਼ ਹੈ ਜੋ) ਨਾਹ ਕਦੇ ਬਾਲਕ ਹੈ ਤੇ ਨਾਹ ਕਦੇ ਬੁੱਢਾ ਹੈ (ਉਹ
ਕਦੇ ਨਹੀਂ ਮਰਦਾ। ਸਰੀਰ ਹੀ ਕਦੇ ਬਾਲਕ ਹੈ ਕਦੇ ਜਵਾਨ ਹੈ, ਕਦੇ ਬੁੱਢਾ ਹੈ ਤੇ ਫਿਰ ਮਰ ਜਾਂਦਾ ਹੈ। ਮਰੇ ਸਰੀਰ
ਨੂੰ) ਜਲ-ਪ੍ਰਵਾਹ ਕੀਤਾ ਜਾਂਦਾ ਹੈ, ਅੱਗ ਸਾੜ ਦਿੰਦੀ ਹੈ ਜਾਂ (ਦੱਬਿਆਂ) ਮਿੱਟੀ ਖਾ ਜਾਂਦੀ ਹੈ।1। ਰਹਾਉ।

(ਹੇ ਭਾਈ!) ਜਿਸ ਨੂੰ ਕੋਈ ਭੀ ਪਸੰਦ ਨਹੀਂ ਕਰਦਾ, ਮੌਤ ਦਾ ਉਹ ਸਮਾ ਜ਼ਰੂਰ ਆ ਜਾਂਦਾ ਹੈ (ਮਨੁੱਖ ਫਿਰ ਭੀ ਨਹੀਂ
ਸਮਝਦਾ ਕਿ ਮੌਤ ਜ਼ਰੂਰ ਆਉਣੀ ਹੈ) ਜਦ ਪਰਮਾਤਮਾ ਦਾ ਹੁਕਮ ਨਾਹ ਹੋਵੇ ਜੀਵ ਨੂੰ ਕਿਤਨਾ ਸਮਝਾਓ ਇਹ
ਨਹੀਂ ਸਮਝਦਾ।1।

ਹੇ ਦਾਸ ਨਾਨਕ! ਗੁਰੂ ਦੀ ਸਰਨ ਪਿਆਂ ਹੀ, ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਮੌਤ ਦੇ) ਡਰ-ਸਹਮ ਤੋਂ ਪਾਰ ਲੰਘ
ਸਕਦਾ ਹੈ।2। 33।